

ਮਲਾਰ ਮਹਲਾ ੫ ॥ ਮਨ ਮੇਰੇ ਹਰਿ ਕੇ ਚਰਨ ਰਵੀਜੈ ॥ ਦਰਸ ਪਿਆਸ ਮੇਰੇ ਮਨੁ ਮੋਹਿਓ  
ਹਰਿ ਪੰਖ ਲਗਾਇ ਮਿਲੀਜੈ ॥੧॥ ਰਹਾਉ ॥ ਖੇਜਤ ਖੇਜਤ ਮਾਰਗੁ ਪਾਇਓ ਸਾਧੂ ਸੇਵ  
ਕਰੀਜੈ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਨਾਮੁ ਮਹਾ ਰਸੁ ਪੀਜੈ ॥੧॥ ਤ੍ਰਾਹਿ ਤ੍ਰਾਹਿ ਕਰਿ  
ਸਰਨੀ ਆਏ ਜਲਤਉ ਕਿਰਪਾ ਕੀਜੈ ॥ ਕਰੁ ਗਹਿ ਲੇਹੁ ਦਾਸ ਅਪੁਨੇ ਕਉ ਨਾਨਕ ਅਪੁਨੇ  
ਕੀਜੈ ॥੨॥੧੩॥੧੭॥ {ਪੰਨਾ 1269}

ਪਦ ਅਰਥ:- ਮਨ—ਹੇ ਮਨ! ਰਵੀਜੈ—ਸਿਮਰਿਆ ਕਰ। ਪਿਆਸ—ਤਾਂਘ। ਮੋਹਿਓ—ਮਗਨ  
ਰਹਿੰਦਾ ਹੈ। ਪੰਖ—ਖੰਭ। ਪੰਖ ਲਗਾਇ—ਖੰਭ ਲਾ ਕੇ, ਉੱਡ ਕੇ, ਛੇਤੀ। ਮਿਲੀਜੈ—ਮਿਲ ਪਈਏ।1।  
ਰਹਾਉ।

ਖੇਜਤ—ਭਾਲ ਕਰਦਿਆਂ। ਮਾਰਗੁ—ਰਸਤਾ। ਸਾਧੂ—ਗੁਰੂ। ਕਰੀਜੈ—ਕਰਨੀ ਚਾਹੀਦੀ ਹੈ।  
ਧਾਰਿ—ਧਾਰ ਕੇ, ਕਰ ਕੇ। ਅਨੁਗ੍ਰਹੁ—ਦਇਆ, ਮਿਹਰ। ਸੁਆਮੀ—ਹੇ ਸੁਆਮੀ! ਮਹਾ ਰਸੁ—  
ਬਹੁਤ ਸੁਆਦਲਾ। ਪੀਜੈ—ਪੀਤਾ ਜਾ ਸਕੇ।1।

ਤ੍ਰਾਹਿ—ਬਚਾ ਲੈ, ਰੱਖ ਲੈ। ਕਰਿ—ਕਰ ਕੇ, ਆਖ ਕੇ। ਜਲਤਉ—ਸੜਦੇ ਉੱਤੇ। ਕਰੁ—ਹੱਥ (ਇਕ-  
ਵਚਨ)। ਗਹਿ ਲੇਹੁ—ਫੜ ਲੈ। ਅਪੁਨੇ ਕੀਜੈ—ਆਪਣਾ ਸੇਵਕ ਬਣਾ ਲੈ।2।

ਅਰਥ:- ਹੇ ਮੇਰੇ ਮਨ! ਪਰਮਾਤਮਾ ਦੇ ਚਰਨ ਸਿਮਰਨੇ ਚਾਹੀਦੇ ਹਨ (ਗ਼ਰੀਬੀ ਸੁਭਾਵ ਵਿਚ  
ਟਿੱਕ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ)। ਹੇ ਭਾਈ! ਮੇਰਾ ਮਨ ਪ੍ਰਭੂ ਦੇ ਦੀਦਾਰ ਦੀ ਤਾਂਘ  
ਵਿਚ ਮਗਨ ਰਹਿੰਦਾ ਹੈ (ਇਉਂ ਜੀ ਕਰਦਾ ਰਹਿੰਦਾ ਹੈ ਕਿ ਉਸ ਨੂੰ) ਉੱਡ ਕੇ ਭੀ ਜਾ ਮਿਲੀਏ।1।  
ਰਹਾਉ।

ਹੇ ਭਾਈ! ਭਾਲ ਕਰਦਿਆਂ ਕਰਦਿਆਂ (ਗੁਰੂ ਪਾਸੋਂ ਮੈਂ ਪ੍ਰਭੂ ਦੇ ਮਿਲਾਪ ਦਾ) ਰਸਤਾ ਲੱਭ ਲਿਆ ਹੈ।  
ਹੇ ਭਾਈ! ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ। ਹੇ ਮੇਰੇ ਮਾਲਕ ਪ੍ਰਭੂ! (ਮੇਰੇ ਉੱਤੇ) ਮਿਹਰ  
ਕਰ, ਤੇਰਾ ਬੜਾ ਹੀ ਸੁਆਦਲਾ ਨਾਮ-ਜਲ ਪੀਤਾ ਜਾ ਸਕੇ।1।

ਹੇ ਪ੍ਰਭੂ! ਵਿਕਾਰਾਂ ਤੋਂ 'ਬਚਾ ਲੈ' 'ਬਚਾ ਲੈ'—ਇਹ ਆਖ ਕੇ (ਜੀਵ) ਤੇਰੀ ਸਰਨ ਆਉਂਦੇ ਹਨ। ਹੇ  
ਪ੍ਰਭੂ! (ਵਿਕਾਰਾਂ ਦੀ ਅੱਗ ਵਿਚ) ਸੜਦੇ ਉੱਤੇ (ਤੂੰ ਆਪ) ਮਿਹਰ ਕਰ। ਹੇ ਨਾਨਕ! (ਆਖ—ਹੇ  
ਪ੍ਰਭੂ!) ਦਾਸ ਦਾ ਹੱਥ ਫੜ ਲੈ, ਮੈਨੂੰ ਦਾਸ ਨੂੰ ਆਪਣਾ ਬਣਾ ਲੈ।2।13। 17।